

In association with




ਕੋਰੋਨਾਵਾਇਰਸ (Covid-19)

ਮਾਰਗਦਰਸ਼ਨ

[ਪੰਜਾਬੀ] / PUNJABI

ਇਹ ਸਲਾਹ ਐਨਐਚਐਸ ਸਿਹਤ ਸਲਾਹ ਅਤੇ ਜਾਣਕਾਰੀ 'ਤੇ ਅਧਾਰਤ ਹੈ ਅਤੇ ਇਹ ਯੂਕੇ ਵਿੱਚ ਰਹਿਣ ਵਾਲੇ ਹਰ ਕਿਸੇ ਵਿਅਕਤੀ ਲਈ ਇੱਕ ਸਲਾਹ ਹੈ, ਚਾਹੇ ਉਹ ਕਿਸੇ ਵੀ ਮੂਲ ਦੇਸ਼ ਦਾ ਕਿਉਂ ਨਾ ਹੋਵੇ।



Version 4.1 [18.05.2020]

Translated in cooperation with



ਵਿਸ਼ਾ - ਸੂਚੀ

ਕੋਰੋਨਾ ਵਾਇਰਸ (Covid-19) ਮਾਰਗਦਰਸ਼ਨ

ਕੋਰੋਨਵਾਇਰਸ ਤੋਂ ਕਿਸਨੂੰ ਵਧੇਰੇ ਜੋਖਮ ਹੁੰਦਾ ਹੈ

ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਕਰੀਏ ਜੇ ਤੁਹਾਨੂੰ ਉੱਚ ਜੋਖਮ ਹੈ

ਸੰਭਾਵਤ ਕੋਰੋਨਾਵਾਇਰਸ ਸੰਕਰਮਣ ਵਾਲੇ ਪਰਿਵਾਰਾਂ ਲਈ ਅਲੱਗ-ਥਲੱਗ ਰਹਿਣ ਲਈ ਮਾਰਗਦਰਸ਼ਨ

ਕਿੰਨਾ ਲੰਬੇ ਸਮੇਂ ਤਕ ਇਕਾਂਤਤਾ ਦੀ ਇਕੱਲਤਾ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ?

ਮੈਨੂੰ NHS 111 ਨਾਲ ਕਦੋਂ ਸੰਪਰਕ ਕਰਨਾ ਚਾਹੀਦਾ ਹੈ?

ਮੈਂ NHS 111 ਨਾਲ ਕਿਵੇਂ ਸੰਪਰਕ ਕਰਾਂ?

ਜੇ ਮੈਂ ਆਪਣੀ ਇਮੀਗ੍ਰੇਸ਼ਨ ਨੂੰ ਲੈ ਕੇ ਚਿੰਤਤ ਹਾਂ ਤਾਂ ਮੈਂ ਕੀ ਕਰਾਂ ?

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੈਂ ਕਿਸ ਤਰ੍ਹਾਂ ਮਦਦ ਕਰ ਸਕਦਾ/ਸਕਦੀ ਹਾਂ ?

ਕੋਰੋਨਾ ਵਾਇਰਸ (Covid-19) ਮਾਰਗਦਰਸ਼ਨ

ਕੋਵਿਡ - 19 ਇੱਕ ਨਵਾਂ ਰੋਗ ਹੈ, ਜੋ ਤੁਹਾਡੇ ਫੇਫੜੇ ਅਤੇ ਸਾਹ ਦੀ ਨਾਲਿਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਹ ਉਸ ਵਾਇਰਸ ਦੇ ਕਾਰਨ ਹੁੰਦਾ ਹੈ ਜਿਸ ਨੂੰ ਕੋਰੋਨਾ ਵਾਇਰਸ ਕਿਹਾ ਜਾਂਦਾ ਹੈ।

ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਹਰ ਕਿਸੇ ਨੂੰ ਘਰ ਵਿੱਚ ਰਹਿਣਾ ਚਾਹੀਦਾ ਹੈ। ਹਰ ਉਮਰ ਦੇ ਲੋਕ ਆਪਣੇ ਘਰ 'ਤੇ ਰਹੋ-ਭਾਵੇਂ ਤੁਹਾਨੂੰ ਵਾਇਰਸ ਦਾ ਕੋਈ ਲੱਛਣ ਮੌਜੂਦ ਨਹੀਂ ਹੈ, ਜਾਂ ਭਾਵੇਂ ਤੁਹਾਨੂੰ ਕੋਈ ਬਿਮਾਰੀ ਨਹੀਂ ਹੈ।

ਤੁਸੀਂ ਘਰ ਤੋਂ ਬਾਹਰ ਜਾ ਸਕਦੇ ਹੋ ਜੋ :

- ਉਹ ਦੁਕਾਨਾਂ 'ਤੇ ਜਾ ਸਕਦੇ ਹੋ ਜਿਨ੍ਹਾਂ ਨੂੰ ਖੇਲਣ ਦੀ ਇਜਾਜ਼ਤ ਹੈ – ਅਜਿਹੀ ਵਸਤੂਆਂ ਖਰੀਦ ਸਕਦੇ ਹੋ ਜਿਵੇਂ ਕਿ ਭੋਜਨ ਅਤੇ ਦਵਾਈ, ਅਤੇ ਐਨਲਾਈਨ ਅਤੇ ਫੋਨ 'ਤੇ ਆਰਡਰ ਕੀਤੀ ਗਈਆਂ ਚੀਜ਼ਾਂ ਨੂੰ ਲੈਣ ਲਈ
- ਕਸਰਤ ਕਰਨ ਲਈ (ਜਾਂ ਜੇ ਤੁਸੀਂ ਇੰਗਲੋਡ ਵਿੱਚ ਹੋ, ਬਾਹ ਸਮੇਂ ਵਤੀਤ ਕਰਨ ਲਈ)-ਪਰ ਇਹ ਯਕੀਨੀ ਕਰੋ ਤੁਸੀਂ ਘਰ ਦੀਆਂ ਚੀਜ਼ਾਂ ਦੀ ਖਰੀਦਦਾਰੀ ਕਰਦੇ ਸਮੇਂ ਹਰ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾ ਕੇ ਰਹਿਣਾ ਚਾਹੀਦਾ ਹੈ
- ਕਿਸੇ ਵੀ ਡਾਕਟਰੀ ਜ਼ਰੂਰਤ ਲਈ, ਖੂਨ ਦੇਣ ਲਈ, ਸੱਟ ਜਾਂ ਬਿਮਾਰੀ ਤੋਂ ਬਚਣ ਲਈ, ਨੁਕਸਾਨ ਤੋਂ ਬਚਣ ਲਈ, ਜਾਂ ਕਿਸੇ ਕਮਜ਼ੋਰ ਜਾਂ ਬੀਮਾਰ ਵਿਅਕਤੀ ਦੀ ਮਦਦ ਲਈ
- ਕੰਮ 'ਤੇ ਜਾਣ ਅਤੇ ਵਾਪਸ ਆਣ ਲਈ - ਪਰ ਸਿਰਫ ਸਥਿਤੀ ਵਿੱਚ ਜੇ ਤੁਸੀਂ ਘਰ ਤੋਂ ਕੰਮ ਨਹੀਂ ਕਰ ਸਕਦੇ ਹੋ

ਜੇ ਤੁਹਾਨੂੰ ਇਹ ਲੱਗਦਾ ਹੈ:

- ਉੱਚ ਤਾਪਮਾਨ/ਤੇਜ਼ ਬੁਖਾਰ - ਤੁਸੀਂ ਆਪਣੀ ਛਾਤੀ ਜਾਂ ਪਿੱਠ ਨੂੰ ਛੂਹਣ ਲਈ ਗਰਮੀ ਮਹਿਸੂਸ ਕਰਦੇ ਹੋ
- ਇੱਕ ਨਵੀਂ, ਨਿਰੰਤਰ ਖੰਘ - ਇਸਦਾ ਅਰਥ ਹੈ ਕਿ ਤੁਸੀਂ ਬਾਰ ਬਾਰ ਖੰਘਣਾ ਸ਼ੁਰੂ ਕਰ ਦਿੱਤਾ ਹੈ
- ਤੁਹਾਡੇ ਸੁਆਦ ਜਾਂ ਗੰਧ (ਅਨੋਸਮੀਆ) ਦੀ ਕਮੀ ਜਾਂ ਇਸ ਵਿੱਚ ਤਬਦੀਲੀ - ਜੇ ਤੁਸੀਂ ਕਿਸੇ ਵੀ ਚੀਜ਼ ਦੀ ਗੰਧ ਜਾਂ ਸੁਆਦ ਮਹਿਸੂਸ ਨਹੀਂ ਕਰ ਸਕਦੇ ਹੋ, ਜਾਂ ਚੀਜ਼ਾਂ ਤੋਂ ਗੰਧ ਜਾਂ ਸੁਆਦ ਆਮ ਤੋਂ ਵੱਖਰਾ ਹੁੰਦਾ ਹੈ

ਤਾਂ ਤੁਹਾਨੂੰ ਘਰ ਰਹਿਣਾ ਚਾਹੀਦਾ ਹੈ - ਅਤੇ ਸੰਭਾਵਤ ਕੋਰੋਨਾਵਾਇਰਸ ਵਾਲੇ ਪਰਿਵਾਰਾਂ ਲਈ ਅਲੱਗ-ਅਲੱਗ ਰਹਿਣ ਲਈ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰੋ।

ਜਨਤਕ ਤੌਰ 'ਤੇ ਦੇ ਤੋਂ ਵੱਧ ਲੋਕਾਂ ਦੇ ਇਕੱਠ - ਧਾਰਮਿਕ ਇਕੱਠ (ਸੰਸਕਾਰ ਤੋਂ ਇਲਾਵਾ) - 'ਤੇ ਪਾਬੰਦੀ ਹੈ, ਸਿਰਫ ਇਹ ਸਥਿਤੀਆਂ ਨੂੰ ਛੱਡ ਕੇ:

- ਜੇ ਸਭ ਲੋਕ ਇੱਕ ਘਰ ਵਿੱਚ ਹੀ ਰਹਿੰਦੇ ਹੋ
- ਦਾਹ-ਸੰਸਕਾਰ ਵਿੱਚ ਹਿੱਸਾ ਲੈਣ ਲਈ
- ਜਦੋਂ ਇਹ ਕੰਮ ਦੇ ਲਿਹਾਜ ਜਾਂ ਕਨੂੰਨੀ ਤੌਰ 'ਤੇ ਬਹੁਤ ਜ਼ਰੂਰੀ ਹੁੰਦਾ ਹੈ
- ਜੇ ਤੁਸੀਂ ਵੇਲਸ ਵਿੱਚ ਰਹਿੰਦੇ ਹੋ ਤਾਂ ਆਪਣੇ ਘਰ ਜਾਣ ਲਈ, ਕਿਸੇ ਕਮਜ਼ੋਰ ਵਿਅਕਤੀ ਦੀ ਮਦਦ ਲਈ ਜਾਂ ਆਪਾਤਕਾਲੀਨ ਮਦਦ ਲਈ

ਇਹ ਮਹੱਤਵਪੂਰਨ ਹੈ ਕਿ ਤੁਸੀਂ ਇਹ ਨਿਰਦੇਸ਼ਾਂ ਦੀ ਪਾਲਣਾ ਕਰੋ - ਜੇ ਤੁਸੀਂ ਅਜਿਹਾ ਨਹੀਂ ਕਰਦੇ ਹੋ ਤਾਂ ਤੁਹਾਡੇ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।

ਪੁਲਿਸ, ਇਮੀਗ੍ਰੇਸ਼ਨ ਅਫਸਰ, ਅਤੇ ਸੈਨਾ ਜਨਤਕ ਇਹ ਨਿਯਮਾਂ ਨੂੰ ਲਾਗੂ ਕਰਨ ਵਿੱਚ ਭੂਮਿਕਾ ਨਿਭਾ ਸਕਦੇ ਹਨ – ਇਸਦੇ ਨਾਲ ਨਾਲ ਕਮਜ਼ੋਰ ਅਤੇ ਬਿਮਾਰ ਲੋਕਾਂ ਨੂੰ ਭੇਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾਉਣ ਦੇ ਕੰਮ ਕਰਨਾ।



ਕੋਰੋਨਾਵਾਇਰਸ ਦੇ ਕਾਰਨ, ਇਮੀਗ੍ਰੇਸ਼ਨ ਜ਼ਮਾਨਤ ਦੀ ਸਰਤ ਵਜੋਂ ਰਿਪੋਰਟ ਕਰਨ ਦੀ ਜ਼ਰੂਰਤ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਤੁਸੀਂ ਆਪਣੀ ਅਗਲੀ ਰਿਪੋਰਟਿੰਗ ਮਿਤੀ ਦੇ ਵੇਰਵਿਆਂ ਦੇ ਨਾਲ ਇੱਕ ਐਸਾਏਮਐਸ ਟੈਕਸਟ ਸੁਨੇਹਾ ਪ੍ਰਾਪਤ ਕਰੋ। ਪਨਾਹ ਪ੍ਰਣਾਲੀ ਵਿੱਚ ਤਬਦੀਲੀਆਂ ਬਾਰੇ ਵਧੇਰੇ ਜਾਣਕਾਰੀ ਲਈ ਦੇਖੋ:

<https://www.refugeecouncil.org.uk/latest/news/changes-to-home-office-asylum-resettlement-policy-and-practice-in-response-to-covid-19/>

ਕੋਰੋਨਾਵਾਇਰਸ ਤੋਂ ਕਿਸਨੂੰ ਵਧੇਰੇ ਜੋਖਮ ਹੁੰਦਾ ਹੈ:

ਕੋਰੋਨਾਵਾਇਰਸ ਕਿਸੇ ਨੂੰ ਗੰਭੀਰ ਬਣਾ ਸਕਦਾ ਹੈ, ਪਰ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਵਧੇਰੇ ਖਤਰੇ ਵਿੱਚ ਹੁੰਦੇ ਹਨ, ਜਿਵੇਂ ਕੀ:

ਉਦਾਹਰਣ ਲਈ, ਤੁਹਾਨੂੰ ਕੋਰੋਨਾਵਾਇਰਸ ਦੇ ਕਾਰਨ ਗੰਭੀਰ ਜੋਖਮ ਹੋ ਸਕਦਾ ਹੈ ਜੋ ਤੁਹਾਨੂੰ ਹੈ:

			
ਕਿਸੇ ਅੰਗ ਦਾ ਟ੍ਰਾਂਸਪਲਾਂਟ ਹੋਇਆ ਹੈ	ਕੁਝ ਖਾਸ ਕਿਸਮਾਂ ਦੇ ਕੈਸਰ ਦਾ ਇਲਾਜ ਹੋ ਰਿਹਾ ਹੈ	ਲਹੂ ਜਾਂ ਬੋਨ ਮੈਰੇ ਕੈਸਰ, ਜਿਵੇਂ ਕਿ ਲੂਕੈਮੀਆ, ਦੇ ਮਰੀਜ਼	ਫੇਫੜੇ ਦੀ ਗੰਭੀਰ ਅਵਸਥਾ ਹੈ, ਸਈਸਟੀਕ ਫਾਈਬਰੋਸਿਸ ਜਾਂ ਗੰਭੀਰ ਦਮਾ ਦੇ ਮਰੀਜ਼
			
ਅਜਿਹੀ ਸਥਿਤੀ ਹੈ ਜਿਸ ਨਾਲ ਤੁਹਾਨੂੰ ਸੰਕੁਮਣ ਦਾ ਖਤਰਾ ਹੋ ਸਕਦਾ ਹੈ	ਉਹ ਦਵਾਈ ਲੈ ਰਹੇ ਹਨ ਜੋ ਤੁਹਾਡੀ ਸੁਰੱਖਿਆ ਸਿਸਟਮ ਨੂੰ ਕਮਜ਼ੋਰ ਕਰਦੇ ਹਨ	ਗਰਭਵਤੀ ਹਨ ਅਤੇ ਦਿਲ ਦੀ ਗੰਭੀਰ ਬਿਮਾਰੀ ਹੈ	

ਜੇ ਤੁਹਾਨੂੰ ਲਗਦਾ ਹੈ ਕਿ ਤੁਸੀਂ ਇਨ੍ਹਾਂ ਵਿੱਚੋਂ ਇੱਕ ਉੱਚ ਜੋਖਮ ਸ੍ਰੋਣੀ ਵਿੱਚ ਆਉਂਦੇ ਹੋ ਅਤੇ ਤੁਹਾਨੂੰ ਆਪਣੀ ਸਿਹਤ ਦੇਖ-ਰੇਖ ਟੀਮ ਵੱਲੋਂ ਐਤਵਾਰ 29 ਮਾਰਚ 2020 ਤੱਕ ਕੋਈ ਪੱਤਰ ਪ੍ਰਾਪਤ ਨਹੀਂ ਹੋਇਆ ਹੈ ਜਾਂ ਤੁਹਾਡੇ ਜੀਪੀ (ਡਾਕਟਰ) ਨੇ ਤੁਹਾਡੇ ਨਾਲ ਸੰਪਰਕ ਨਹੀਂ ਕੀਤਾ ਹੈ, ਤਾਂ ਤੁਹਾਨੂੰ ਚਾਹੀਦਾ ਹੈ ਕਿ ਆਪਣੀਆਂ ਚਿੰਤਾਵਾਂ ਬਾਰੇ ਤੁਹਾਡੇ ਜੀਪੀ (ਡਾਕਟਰ) ਜਾਂ ਹਸਪਤਾਲ ਦੇ ਕਲੀਨੀਸ਼ੀਅਨ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਜੇ ਤੁਹਾਡੇ ਕੋਲ ਜੀਪੀ ਨਹੀਂ ਹੈ, ਤਾਂ ਸਪੋਰਟ ਲਈ DOTW ਯੂਕੇ ਨਾਲ ਸੰਪਰਕ ਕਰੋ: 0808 1647 686 (ਇਹ ਕਾਲ ਕਰਨ ਲਈ ਇਕ ਮੁਫਤ ਨੰਬਰ ਹੈ) ਜਾਂ ਈਮੇਲ ਕਰੋ clinic@doctorsoftheworld.org.uk

ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਕਰੀਏ ਜੇ ਤੁਹਾਨੂੰ ਉੱਚ ਜੋਖਮ ਹੈ :

ਜੇ ਤੁਹਾਨੂੰ ਕੋਵਿਡ-19 ਦੇ ਲੱਛਣ ਮਹਿਸੂਸ ਹੁੰਦੇ ਹਨ ਜਿਵੇਂ ਕਿ ਨਵੀਂ, ਕੋਰੋਨਾਵਾਇਰਸ ਖੰਘ ਜਾਂ ਬੁਖਾਰ, ਤਾਂ ਡਾਕਟਰੀ ਸਲਾਹ ਲਈ ਐਨਐਚਐਸ 111 ਐਨਲਾਈਨ ਕੋਰੋਨਾਵਾਇਰਸ ਸਰਵਿਸ ‘ਤੇ ਸਲਾਹ ਲਓ ਜਾਂ ਐਨਐਚਐਸ 111 ‘ਤੇ ਕਾਲ ਕਰੋ। ਜੇ ਤੁਹਾਨੂੰ ਇਸ ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਛੇਤੀ ਤੋਂ ਛੇਤੀ ਸੂਚਨਾ ਦਿਓ।

ਜੇ ਤੁਹਾਨੂੰ ਕੋਰੋਨਾਵਾਇਰਸ ਤੋਂ ਗੰਭੀਰ ਰੂਪ ਵਿੱਚ ਬੀਮਾਰ ਹੋਣ ਦਾ ਉੱਚ ਜੋਖਮ ਹੈ, ਤਾਂ ਇਸ ਦੇ ਸੰਕ੍ਰਮਣ ਨੂੰ ਰੋਕਣ ਲਈ ਤੁਹਾਨੂੰ ਹੋਰ ਵੀ ਕੁਝ ਕਰਨਾ ਚਾਹੀਦਾ ਹੈ। ਜਿਵੇਂ ਕੀ:

- ਆਪਣਾ ਘਰ ਨਹੀਂ ਛੱਡਣਾ - ਤੁਹਾਨੂੰ ਖਰੀਦਦਾਰੀ ਕਰਨ, ਦਵਾਈ ਲੈਣ ਜਾਂ ਕਸਰਤ ਕਰਨ ਲਈ ਬਾਹਰ ਨਹੀਂ ਜਾਣਾ ਚਾਹੀਦਾ
- ਕਿਸੇ ਜਲਸਾ/ਸਮਾਗਮ ਵਿੱਚ ਹਿੱਸਾ ਨਾ ਲਓ (ਨਿਜੀ ਜਗ੍ਹਾ 'ਤੇ ਮਿੱਤਰਾਂ ਅਤੇ ਪਰਿਵਾਰ ਨਾਲ)
- ਜਿੰਨਾ ਹੋ ਸਕੇ ਆਪਣੇ ਘਰ ਦੇ ਦੂਜੇ ਲੋਕਾਂ ਤੋਂ ਘੱਟੋਂ ਘੱਟ 2 ਮੀਟਰ (3 ਕਦਮ) ਦੂਰੀ ਬਣਾ ਕੇ ਰੱਖੋ
- ਕਿਸੇ ਵੀ ਬਿਮਾ ਜਾਂ ਕੋਰੋਨਾਵਾਇਰਸ ਦੇ ਲੱਛਣ ਵਾਲੇ ਵਿਅਕਤੀ ਤੋਂ ਦੂਰੀ ਬਣਾ ਕੇ ਰਹੋ

ਦੋਸਤਾਂ, ਪਰਿਵਾਰ ਦੇ ਗੁਆਂਡੀਆਂ ਨੂੰ ਤੁਹਾਡੇ ਲਈ ਖਰੀਦਦਾਰੀ ਅਤੇ ਦਵਾਈਆਂ ਲੈਣ ਲਈ ਕਰੋ। ਉਨ੍ਹਾਂ ਨੂੰ ਇਹ ਤੁਹਾਡੇ ਦਰਵਾਜ਼ੇ ਦੇ ਬਾਹਰ ਛੱਡ ਦੇਣਾ ਚਾਹੀਦਾ ਹੈ।

ਜੇ ਤੁਹਾਨੂੰ ਜ਼ਰੂਰੀ ਚੀਜ਼ਾਂ ਜਿਵੇਂ ਕਿ ਭੇਜਨ ਦੀ ਡਿਲੀਵਰੀ ਕਰਨ ਵਿੱਚ ਸਹਾਇਤਾ ਦੀ ਜ਼ਰੂਰਤ ਹੈ, ਤਾਂ ਤੁਸੀਂ ਕੋਰੋਨਾਵਾਇਰਸ ਸਹਾਇਤਾ ਪ੍ਰਾਪਤ ਕਰਨ ਲਈ ਇੱਥੇ ਰਜਿਸਟਰ ਕਰ ਸਕਦੇ ਹੋ।

- ਜੇ ਤੁਸੀਂ ਇੰਗਲੈਂਡ ਵਿੱਚ ਹੋ: <https://www.gov.uk/coronavirus-extremely-vulnerable>
- ਜੇ ਤੁਸੀਂ ਨੈਰਦਨ ਆਇਰਲੈਂਡ ਵਿੱਚ ਰਹਿੰਦੇ ਹੋ: <https://www.adviceni.net/eform/submit/covid-support-referral>
- ਜੇ ਤੁਸੀਂ ਸਕਾਟਲੈਂਡ ਵਿੱਚ ਹੋ ਤਾਂ 0800 111 4000 ‘ਤੇ ਕਾਲ ਕਰੋ
- ਜੇ ਤੁਸੀਂ ਵੇਲਸ ਵਿੱਚ ਰਹਿੰਦੇ ਹੋ, ਤਾਂ ਤੁਸੀਂ ਆਪਣੇ ਪੱਤਰ ਵਿੱਚ ਸੰਪਰਕ ਦਾ ਵੇਰਵਾ ਦੇਣਾ ਚਾਹੀਦਾ ਹੈ


ਤੁਹਾਨੂੰ ਜ਼ਰੂਰੀ ਸਲਾਹ ਦਿੱਤੀ ਜਾਂਦੀ ਹੈ ਕਿ ਤੁਸੀਂ ਹਰ ਸਮੇਂ ਘਰ ਰਹੋ ਅਤੇ ਆਪਣੇ ਪੱਤਰ ਪ੍ਰਾਪਤ ਹੋਣ ਤੋਂ ਘੱਟੋਂ ਘੱਟ 12 ਹਫ਼ਤਿਆਂ ਲਈ ਕਿਸੇ ਵਿਅਕਤੀ ਦੇ ਵੀ ਸੰਪਰਕ ਤੋਂ ਪਰਹੇਜ਼ ਕਰੋ।

ਜੇ ਤੁਹਾਨੂੰ ਕੋਰੋਨਾਵਾਇਰਸ ਤੋਂ ਵੱਧ ਜੋਖਮ ਹੈ ਤਾਂ ਆਪਣੇ ਆਪ ਨੂੰ ਬਚਾਉਣ ਲਈ ਯੂਕੇ ਸਰਕਾਰ ਦੁਆਰਾ ਦਿੱਤੀ ਗਈ ਪੁਰੀ ਸਲਾਹ ਇੱਥੇ ਪੜ੍ਹੋ: <https://www.gov.uk/government/publications/guidance-on-shielding-and-protecting-extremely-vulnerable-persons-from-covid-19>


ਸੰਭਾਵਤ ਕੋਰੋਨਾ ਵਾਇਰਸ ਸੰਕਰਮਣ ਵਾਲੇ ਪਰਿਵਾਰਾਂ ਲਈ ਅਲੱਗ-ਖਲੱਗ ਰਹਿਣ ਲਈ
ਮਾਰਗਦਰਸ਼ਨ



ਦਫਤਰ, ਸਕੂਲ, ਜੀਪੀ ਸਰਜਰੀ,
ਫਾਰਮੈਸੀ ਜਾਂ ਹਸਪਤਾਲ ਨਾ ਜਾਓ



ਵੱਖ ਸਹੂਲਤਾਂ ਦਾ ਇਸਤੇਮਾਲ ਕਰੋ,
ਜਾਂ ਫਿਰ ਇਸਤੇਮਾਲ ਵਿੱਚ ਸਾਫ਼
ਕਰੋ



ਹੋਰ ਲੋਕਾਂ ਨਾਲ ਸੰਪਰਕ ਵਿੱਚ
ਆਉਣ ਤੋਂ ਬਚੋ



ਖਾਣਾ ਅਤੇ ਦਵਾਈਆਂ ਆਪਣੇ ਕੋਲ
ਡਿਲਿਵਰ ਕਰਵਾਓ



ਮਿਲਣ ਲਈ ਕਿਸੇ ਨੂੰ ਨਾ ਬੁਲਾਓ




ਜੇ ਸੰਭਵ ਹੋਵੇ ਤਾਂ ਇਕੱਲੇ ਸੌਂਵੋ



ਹੱਥ ਬਰਾਬਰ ਧੋਣੇ ਰਹੋ



ਜੱਮ ਕੇ ਪਾਣੀ ਪੀਓ



ਆਪਣੇ ਲੱਛਣਾਂ ਦੀ ਮਦਦ ਲਈ
ਪੈਰਾਸੀਟਾਮੋਲ (paracetamol)
ਲਾਓ

ਹੋਰ ਜਾਣਕਾਰੀ ਲਈ ਇੱਥੋਂ ਦੇਖੋ

<https://www.gov.uk/government/publications/covid-19-stay-at-home-guidance>

ਜਿੰਨਾ ਲੰਬੇ ਸਮੇਂ ਤਕ ਸੇਧ ਦਾ ਪਾਲਣ ਕਰਨਾ ਹੈ?

- ਲੱਛਣਾਂ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ ਘੱਟ 7 ਦਿਨ ਘਰ ਹੋਰਾਂ ਤੋਂ ਵੱਖ ਰਹਿਣਾ ਚਾਹੀਦਾ ਹੈ
- ਜੇ ਤੁਸੀਂ ਕਿਸੇ ਨਾਲ ਰਹਿੰਦੇ ਹੋ, ਤਾਂ ਉਨ੍ਹਾਂ ਨੂੰ ਘਰ ਦੇ ਬਾਹਰ ਲਾਗ ਨੂੰ ਫੈਲਣ ਤੋਂ ਬਚਾਉਣ ਲਈ ਘੱਟੋ ਘੱਟ 14 ਦਿਨ ਘਰ ਹੋਰਾਂ ਤੋਂ ਵੱਖ ਰਹਿਣਾ ਚਾਹੀਦਾ ਹੈ
- ਪਰ, ਜੇ ਤੁਹਾਡੇ ਘਰ ਵਿਚ ਕਿਸੇ ਨੂੰ ਲੱਛਣ ਹੁੰਦੇ ਹਨ, ਤਾਂ ਉਸ ਦੇ ਲੱਛਣ ਆਉਣ ਤੋਂ 7 ਦਿਨ ਉਸ ਨੂੰ ਘਰ ਵਿਚ ਹੋਰਾਂ ਤੋਂ ਵੱਖ ਰਹਿਣਾ ਚਾਹੀਦਾ ਹੈ। ਭਾਵੇਂ ਇਸਦਾ ਅਰਥ ਹੈ ਕਿ ਉਹ 14 ਦਿਨਾਂ ਤੋਂ ਜ਼ਿਆਦਾ ਸਮੇਂ ਲਈ ਘਰ ਵਿਚ ਹਨ
- ਜੇ ਤੁਸੀਂ ਕਿਸੇ ਅਜਿਹੇ ਵਿਅਕਤੀ ਨਾਲ ਰਹਿੰਦੇ ਹੋ ਜਿਸਦੀ ਉਮਰ 70 ਸਾਲ ਜਾਂ ਇਸ ਤੋਂ ਵੱਧ ਹੈ, ਇਕ ਲੰਬੇ ਸਮੇਂ ਦੀ ਸਥਿਤੀ ਹੈ, ਗਰਭਵਤੀ ਹੈ ਜਾਂ ਪ੍ਰਤੀਰੋਧੀ ਪ੍ਰਣਾਲੀ ਕਮਜ਼ੋਰ ਹੈ, ਤਾਂ ਉਨ੍ਹਾਂ ਨੂੰ 14 ਦਿਨ ਰਹਿਣ ਲਈ ਕਿਤੇ ਹੋਰ ਲੱਭਣ ਦੀ ਕੋਸ਼ਿਸ਼ ਕਰੋ
- ਜੇ ਤੁਹਾਨੂੰ ਇਕੱਠੇ ਘਰ ਵਿਚ ਰਹਿਣਾ ਹੈ, ਤਾਂ ਜਿੰਨਾ ਹੋ ਸਕੇ ਇਕ ਦੂਜੇ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰੋ

ਮੈਨੂੰ NHS 111 ਨਾਲ ਕਦੇਂ ਸੰਪਰਕ ਕਰਨਾ ਚਾਹੀਦਾ ਹੈ?

- ਤੁਸੀਂ ਇੰਨੇ ਬਿਮਾਰ ਹੋ ਕਿ ਤੁਸੀਂ ਕੁਝ ਨਹੀਂ ਕਰ ਸਕਦੇ ਜੋ ਤੁਸੀਂ ਆਮ ਤੌਰ 'ਤੇ ਕਰਦੇ ਹੋ, ਜਿਵੇਂ ਕਿ ਟੀ ਵੀ ਦੇਖਣਾ, ਆਪਣਾ ਫੇਨ ਇਸਤੇਮਾਲ ਕਰਨਾ, ਪੜ੍ਹਨਾ ਜਾਂ ਮੰਜੇ ਤੋਂ ਬਾਹਰ ਆਉਣਾ
- ਤੁਹਾਨੂੰ ਲਗਦਾ ਹੈ ਕਿ ਤੁਸੀਂ ਘਰ ਵਿਚ ਆਪਣੇ ਲੱਛਣਾਂ ਦਾ ਮੁਕਾਬਲਾ ਨਹੀਂ ਕਰ ਸਕਦੇ
- ਤੁਹਾਡੀ ਸਥਿਤੀ ਖਰਾਬ ਹੋ ਜਾਂਦੀ ਹੈ
- ਤੁਹਾਡੇ ਲੱਛਣ 7 ਦਿਨਾਂ ਬਾਅਦ ਠੀਕ ਨਹੀਂ ਹੁੰਦੇ

ਮੈਂ NHS 111 ਨਾਲ ਕਿਵੇਂ ਸੰਪਰਕ ਕਰਾਂ?

ਤੁਸੀਂ ਅੱਗੇ ਕੀ ਕਰਨਾ ਹੈ ਇਹ ਪਤਾ ਕਰਨ ਲਈ ਤੁਸੀਂ ਕੋਰੋਨਾਵਾਇਰਸ ਸਰਵਿਸ (<https://111.nhs.uk/covid-19>) ਦੀ ਵਰਤੋਂ ਕਰ ਸਕਦੇ ਹੋ। ਜੇ ਤੁਸੀਂ ਆਨਲਾਈਨ ਸੇਵਾਵਾਂ ਤੱਕ ਨਹੀਂ ਪਹੁੰਚ ਸਕਦੇ ਤਾਂ ਤੁਸੀਂ 111 ਤੇ ਕਾਲ ਕਰ ਸਕਦੇ ਹੋ (ਇਹ ਕਾਲ ਕਰਨ ਲਈ ਇੱਕ ਮੁਫਤ ਨੰਬਰ ਹੈ)। ਤੁਸੀਂ ਆਪਣੀ ਭਾਸ਼ਾ ਵਿੱਚ ਦੁਭਾਸੀਏ ਦੀ ਮੰਗ ਕਰ ਸਕਦੇ ਹੋ।

ਜੇਕਰ ਮੈਂ ਆਪਣੀ ਇਮੀਗ੍ਰੇਸ਼ਨ ਨੂੰ ਲੈ ਕੇ ਚਿੰਤਤ ਹਾਂ ਤਾਂ ਕੀ ਕਰਾਂ ?

ਕੋਰੋਨਾ ਵਾਇਰਸ ਲਈ ਸਾਰੀਆਂ ਐਨਐਚਐਸ ਸੇਵਾਵਾਂ ਯੂਕੇ ਵਿੱਚ ਆਪਣੀ ਇਮੀਗ੍ਰੇਸ਼ਨ ਸਥਿਤੀ ਦੀ ਪਰਵਾਹ ਕੀਤੇ ਬਿਨਾਂ ਹਰੇਕ ਲਈ ਮੁਫਤ ਹਨ। ਇਸ ਵਿੱਚ ਕੋਰੋਨਾ ਵਾਇਰਸ ਟੈਸਟਿੰਗ ਅਤੇ ਇਲਾਜ ਸ਼ਾਮਲ ਹੈ, ਭਾਵੇਂ ਨਤੀਜਾ ਨਕਾਰਾਤਮਕ ਹੈ। ਐਨਐਚਐਸ ਹਸਪਤਾਲਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਕੋਰੋਨਾਵਾਇਰਸ ਦਾ ਟੈਸਟ ਕਰਵਾਉਣ ਜਾਂ ਇਲਾਜ ਕਰਵਾਉਣ ਵਾਲੇ ਲੋਕਾਂ ਲਈ ਕਿਸੇ ਇਮੀਗ੍ਰੇਸ਼ਨ ਜਾਂ ਚ ਦੀ ਜ਼ਰੂਰਤ ਨਹੀਂ ਹੈ।

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਖਾਮ ਲਈ ਮੈਂ ਕਿਸ ਤਰ੍ਹਾਂ ਮਦਦ ਕਰ ਸਕਦਾ/ਸਕਦੀ ਹਾਂ ?

- ਇਹ ਯਕੀਨੀ ਕਰੋ ਕਿ ਤੁਸੀਂ ਸਾਬਣ ਅਤੇ ਪਾਣੀ ਦਾ ਇਸਤੇਮਾਲ ਕਰਕੇ ਘੱਟ ਤੋਂ ਘੱਟ 20 ਸੈਕੰਡ ਤੱਕ ਆਪਣੇ ਹੱਥ ਬਰਾਬਰ ਧੋਂਦੇ ਰਹੋ
- ਸਾਵਧਾਨ ਅਤੇ ਸੁਰੱਖਿਅਤ ਰਹਿਣ ਲਈ ਸਲਾਹ ਦੀ ਪਾਲਣਾ ਕਰੋ
- ਜੇ ਮੁਮਕਿਨ ਹੋਵੇ ਤਾਂ ਬੰਦ ਜਗ੍ਹਾ ਤੇ ਫੇਸ ਮਾਸਕ ਦਾ ਇਸਤੇਮਾਲ ਕਰੋ ਜਿੱਥੇ ਦੂਜੇ ਵਿਅਕਤੀ ਨਾਲ 2 ਮੀਟਰ ਦੀ ਦੂਰੀ ਬਣਾ ਕੇ ਰੱਖਣਾ ਮੁਮਕਿਨ ਨਹੀਂ ਹੈ, ਜਿਨ੍ਹਾਂ ਦੇ ਨਾਲ ਤੁਸੀਂ ਨਹੀਂ ਰਹਿੰਦੇ ਹੋ, ਜਿਵੇਂ ਕਿ ਪਬਲਕ ਟ੍ਰਾਂਸਪੋਰਟ ਅਤੇ ਛੋਟੀ ਦੁਕਾਨ

ਹੋਰ ਜਾਣਕਾਰੀ ਲਈ:

- ਐਨਾਏਚਐਸ ਮਾਰਗਦਰਸ਼ਨ: <https://www.nhs.uk/conditions/coronavirus-covid-19/>
- WHO ਮਾਰਗਦਰਸ਼ਨ: <https://www.who.int/news-room/q-a-detail/q-a-coronaviruses>